

ਸਰਬ ਰੋਗ ਕਾ ਅਉਖਦੁ ਨਾਮੁ

ਦਸੋ ਪਾਤਿਸ਼ਾਹੀਆਂ ਦੇ ਜੋਤ ਸਰੂਪ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਬਾਰ ਵਿਚ ਨਾਮ ਬਾਣੀ ਦਾ ਪ੍ਰਵਾਹ ਵਾਤਾਵਰਣ ਵਿਚ ਨਾਮ-ਰਸ ਘੋਲ ਦਿੰਦਾ ਹੈ। ਲਿਵ ਲੀਨ ਹੋਈ ਸਾਧ ਸੰਗਤ ਦੇ ਜਗ ਮਗ ਨੂਰ ਵਿਚ ਬੈਠ ਕੇ ਅਸੀਂ ਮੋਹ ਮਾਇਆ ਦੇ ਚਿੱਕੜ ਵਿਚੋਂ ਨਿਕਲ ਕੇ ਆਤਮਿਕ ਮੰਡਲ ਦੀਆਂ ਸ਼ਕਤੀਆਂ ਦਾ ਅਨੁਭਵ ਕਰਦੇ ਹਾਂ। ਨਾਮ-ਬਾਣੀ ਦੇ ਇਲਾਹੀ ਸੁਰਾਂ ਦੀਆਂ ਤ੍ਰੰਗਾਂ ਭਰੇ ਘਣੇ ਬੱਦਲ ਸਾਡੀ ਸੁਰਤੀ ਬਿਰਤੀ ਨੂੰ ਬਦਲ ਦਿੰਦੇ ਹਨ। ਆਤਮਿਕ ਸ਼ਕਤੀਆਂ ਦੇ ਦੁਆਰ ਖੁਲ੍ਹਦੇ ਹਨ। ਅਨਹਦ ਧੁਨੀਆਂ ਅਤੇ ਦਸਮ ਦੁਆਰ ਦੇ ਆਤਮ ਪ੍ਰਕਾਸ਼ ਵਿਚ ਅਨੇਕਾਂ ਰੂਪਾਂ ਰੰਗਾਂ ਦੇ ਦ੍ਰਿਸ਼ਟਾਂਤ ਪੈਦਾ ਹੁੰਦੇ ਹਨ।

ਵਾਹੁ ਵਾਹੁ ਬਾਣੀ ਨਿਰੰਕਾਰ ਹੈ ਜਦੋਂ ਨਿਰੰਕਾਰੀ ਜੋਤ ਦੀ ਮਿਕਨਾਤੀਸੀ ਖਿੱਚ ਨਾਲ ਧੁਰ ਕੀ ਬਾਣੀ ਦੀ ਪਾਰਸ ਕਲਾ ਵਰਤਦੀ ਹੈ ਤਾਂ ਸਰੀਰਕ ਰੋਗ ਦੂਰ ਹੋ ਜਾਂਦੇ ਹਨ। **ਸਰਬ ਰੋਗ ਕਾ ਅਉਖਦੁ ਨਾਮੁ** ਦੀ ਸੰਸਥਾ ਇਸ ਸਚਾਈ ਦੀ ਜੀਉਂਦੀ ਜਾਗਦੀ ਮਿਸਾਲ ਹੈ। ਦੇਸ਼ਾਂ ਬਿਦੇਸ਼ਾਂ ਵਿਚ ਅਨੇਕਾਂ ਰੋਗੀਆਂ ਨੇ ਇਸ ਸੰਸਥਾ ਤੋਂ ਲਾਭ ਉਠਾ ਕੇ ਲਾਇਲਾਜ਼ ਬੀਮਾਰੀਆਂ ਤੋਂ ਛੁਟਕਾਰਾ ਪਾਇਆ ਹੈ। ਇਸ ਸੰਸਥਾ ਦੇ ਮੁਖੀ **ਸਰਦਾਰ ਹਰਦਿਆਲ ਸਿੰਘ ਜੀ** ਦੇ ਆਪਣੇ ਜੀਵਨ ਵਿਚ ਅਜਿਹੀ ਘਟਨਾ ਵਾਪਰੀ ਕਿ ਉਹ ਕਿਸੇ ਐਸੀ ਬਿਮਾਰੀ ਦਾ ਸ਼ਿਕਾਰ ਹੋ ਗਏ ਜਿਸਦਾ ਕੋਈ ਇਲਾਜ ਨਹੀਂ ਸੀ। ਜਦੋਂ ਡਾਕਟਰਾਂ ਨੇ ਹੱਥ ਖੜ੍ਹੇ ਕਰ ਦਿੱਤੇ ਤਾਂ ਉਨ੍ਹਾਂ ਨੇ ਨਾਮ ਬਾਣੀ ਨੂੰ ਅਧਾਰ ਬਣਾ ਕੇ ਨਾਮੁਰਾਦ ਬਿਮਾਰੀ ਤੋਂ ਛੁਟਕਾਰਾ ਪਾ ਲਿਆ। ਧੁਰ ਕੀ ਬਾਣੀ ਦੀ ਬਖਸ਼ਿਸ਼ ਦਾ ਅਨੁਭਵ ਸਾਂਝਾ ਕਰਨ ਲਈ, ਹੁਣ ਉਹ ਦੇਸ਼ਾਂ ਬਿਦੇਸ਼ਾਂ ਵਿਚ ਨਾਮ ਬਾਣੀ ਦੇ ਦਾਰੂ ਨਾਲ ਸਰੀਰਕ ਰੋਗਾਂ ਤੋਂ ਨਵਿਰਤੀ ਪਾਉਣ ਦੇ ਰਹੇ ਅਨੁਭਵ ਕਰਵਾ ਰਹੇ ਹਨ।

ਸਰਦਾਰ ਹਰਦਿਆਲ ਸਿੰਘ ਜੀ ਦੇ ਛੋਟੇ ਭਰਾ **ਡਾਕਟਰ ਬਲਵੰਤ ਸਿੰਘ ਜੀ** ਇਸ ਸੰਸਥਾ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ। ਡਾਕਟਰ ਹੋਣ ਦੇ ਨਾਤੇ ਪਹਿਲਾਂ ਮਰੀਜਾਂ ਦੀਆਂ ਬੀਮਾਰੀਆਂ ਦੀ ਡਾਕਟਰੀ ਟੈਸਟਾਂ ਦੇ ਅਧਾਰ ਉਤੇ ਜਾਂਚ ਪੜਤਾਲ ਹੁੰਦੀ ਹੈ ਤੇ ਫਿਰ ਜਦੋਂ ਦਵਾਈਆਂ ਦੀ ਥਾਂ ਨਾਮ ਬਾਣੀ ਦੇ ਦਾਰੂ ਨਾਲ ਬੀਮਾਰੀ ਖਤਮ ਹੋਣ ਦੇ ਸਬੂਤ ਮਿਲਦੇ ਹਨ ਤਾਂ ਬਾਣੀ ਦੀ ਅਲੋਕਿਕ ਸ਼ਕਤੀ ਦਾ ਪਤਾ ਲਗਦਾ ਹੈ। ਦੈਵੀ ਗੁਣਾਂ ਦੇ ਧਾਰਣੀ ਡਾਕਟਰ ਬਲਵੰਤ ਸਿੰਘ ਜੀ ਧੁਰ ਕੀ ਬਾਣੀ ਦੇ ਮੂਲ ਸਰੂਪ ਦੀ ਸੁਚਮਤਾ ਵਲ ਖਾਸ ਧਿਆਨ ਦਿੰਦੇ ਹਨ। ਰੱਬੀ ਬਾਣੀ ਦਾ ਸ਼ੁਧ ਉਚਾਰਣ ਕਰਕੇ ਬਾਣੀ ਦੀ ਪਾਰਸ ਕਲਾ ਵਰਤਾਉਂਦੇ ਹਨ। ਇਲਾਹੀ ਮੰਡਲ ਦੇ ਵਾਸੀ ਗੁਰੂਆਂ ਭਗਤਾਂ ਦੇ ਜੀਵਨ ਕਾਲ ਦੀ ਬੋਲੀ ਅਤੇ ਲਿੱਪੀ ਵਿਚ ਕੀਤੀ ਹੋਈ ਨਿਰੰਕਾਰੀ

ਬਾਣੀ ਦੀਆਂ ਲਗਾਂ ਮਾਤਰਾਂ ਵਿਚ ਜ਼ਰਾ ਜਿੰਨਾ ਵੀ ਫਰਕ ਨਹੀਂ ਪੈਣ ਦਿੰਦੇ। **ਇਹੀ ਕਾਰਨ ਹੈ** ਕਿ ਇਸ ਸੰਸਥਾ ਦੇ ਕੈਪਿੰਡਾਂ ਵਿਚ ਇਲਾਹੀ ਬਾਣੀ ਦੇ ਸੁਧ ਉਚਾਰਣ ਦੇ ਤੇਜ਼ ਪ੍ਰਤਾਪ ਨਾਲ ਰੋਗੀਆਂ ਦੇ ਦੁਖੜੇ ਦੂਰ ਹੁੰਦੇ ਹਨ।

ਇਸ ਸੰਸਥਾ ਦੇ ਕੈਪਿੰਡਾਂ ਵਿਚ ਗੁਰਬਾਣੀ ਦੇ ਰਚਨਹਾਰਿਆਂ ਦੀ ਨਿਰੰਜਨੀ ਜੋਤ ਨੂੰ ਹਾਜ਼ਰਾ ਹਜ਼ੂਰ ਸਮਝਿਆ ਜਾਂਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਗਿਆਰਵੀਂ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨੂੰ ਰੀ ਪ੍ਰਕਾਸ਼ ਦੀ ਛਹਿਬਰ ਵਿਚ ਨਹਾ ਕੇ ਰੋਗੀਆਂ ਨੂੰ ਦੁੱਖਾਂ ਦਰਦਾਂ ਤੋਂ ਛੁਟਕਾਰਾ ਮਿਲਦਾ ਹੈ।

ਰਿਸ਼ੀਆਂ, ਮੁਨੀਆਂ, ਗੁਰੂਆਂ ਤੇ ਪੀਰਾਂ ਦੇ ਨਾਵਾਂ ਨਾਲ ਜੁੜੇ ਹੋਏ ਅਸਥਾਨ ਸਾਨੂੰ ਉਨ੍ਹਾਂ ਦੀਆਂ ਰੂਹਾਨੀ ਸ਼ਕਤੀਆਂ ਨਾਲ ਜੋੜਦੇ ਹਨ। ਸ਼ਰਧਾਲੂਆਂ ਦੀ ਸ਼ਰਧਾ, ਭਗਤੀ ਅਤੇ ਜਪ ਤਪ ਦੀ ਸ਼ਕਤੀ ਨਾਲ ਉਸ ਥਾਂ ਦੀ ਪਵਿੱਤ੍ਰਤਾ ਦੂਣੀ ਚੌਣੀ ਹੋ ਜਾਂਦੀ ਹੈ। ਅਜਿਹੀਆਂ ਤਪ ਸਾਧਨਾ ਨਾਲ ਜੁੜੀਆਂ ਹੋਈਆਂ ਥਾਵਾਂ ਉਤੇ ਰੱਬੀ ਨੂਰ ਵਰ੍ਹਦਾ ਹੈ ਅਤੇ ਇਸ ਨੂਰ ਦੀ ਬੁਛਾੜ ਵਿਚ ਵਿਚਰਨ ਵਾਲੀਆਂ ਨਿਰਮਲ ਰੂਹਾਂ ਜਿਸਮਾਨੀ, ਮਾਨਸਿਕ ਅਤੇ ਆਤਮਿਕ ਮੰਡਲ ਦੀਆਂ ਬਖਸ਼ਿਸ਼ਾਂ ਪ੍ਰਾਪਤ ਕਰ ਲੈਂਦੀਆਂ ਹਨ।

ਰੱਬ ਦੇ ਨਾਮ ਦਾ ਜਪ ਤਪ ਭਾਵੇਂ ਕਿਸੇ ਵੀ ਨਾਮ ਨਾਲ ਕੀਤਾ ਜਾਵੇ.. ਵਾਤਾਵਰਣ ਵਿਚ ਬੰਦਰੀ ਦਾ ਰੰਗ ਜ਼ਰੂਰ ਚੜ੍ਹਦਾ ਹੈ। ਅਜਿਹੇ ਹੀ ਇਕ ਜਪ ਤਪ ਵਾਲੇ ਥਾਂ ਦੀ ਸੋਭਾ ਸੁਣ ਕੇ ਇਕ ਜਗਿਆਸੂ ਸਿੰਘ ਕਿਸੇ ਰਿਸ਼ੀ ਮੁਨੀ ਦੇ ਮੰਦਰ ਵਿਚ ਜਾ ਪਹੁੰਚਾ। ਸੰਸਾਰਿਕ ਲੋੜਾਂ ਦੀ ਪੂਰਤੀ ਅਤੇ ਦੁੱਖਾਂ ਤਕਲੀਫਾਂ ਦੀ ਨਵਿਰਤੀ ਲਈ ਪਾਠ ਪੂਜਾ ਕਰਵਾਉਣ ਲਈ ਪ੍ਰਬੰਧਕਾਂ ਕੋਲੋਂ ਪਾਠ ਪੂਜਾ ਕਰਵਾਉਣ ਲਈ ਮੇਟੀ ਰਕਮ ਸੁਣਕੇ ਨਿਰਾਸ ਹੋਇਆ ਪਰ ਵਾਪਸ ਜਾਣ ਤੋਂ ਪਹਿਲਾਂ ਉਹ ਮੰਡ੍ਰ ਜਾਪ ਵਾਲੇ ਉਸ ਹਾਲ ਕਮਰੇ ਵਿਚ ਜਾ ਪਹੁੰਚਾ ਜਿਥੇ ਕੁਝ ਸ਼ਰਧਾਲੂ ਆਪਣੇ ਦੁੱਖਾਂ ਦੀ ਨਵਿਰਤੀ ਲਈ ਦਿਲ ਜਾਨ ਨਾਲ ਮੰਡ੍ਰ ਜਾਪ ਕਰ ਰਹੇ ਸੀ। ਰਿਸ਼ੀ ਮੁਨੀ ਦੇ ਨਾਮ ਨਾਲ ਜੁੜੇ ਹੋਏ ਇਸ ਅਸਥਾਨ ਉਤੇ ਹਰ ਵੇਲੇ ਮੰਡ੍ਰ ਜਾਪ ਦਾ ਪਰਵਾਹ ਚਲਦਾ ਰਹਿੰਦਾ ਸੀ। ਇਸ ਹਾਲ ਦੀ ਸ਼ੁੱਧਤਾ ਤੇ ਪਵਿੱਤ੍ਰਤਾ ਦਾ ਪੂਰਾ ਧਿਆਨ ਰੱਖਿਆ ਜਾਂਦਾ ਸੀ। ਇਥੇ ਕਿਸੇ ਨੂੰ ਗੱਲ ਬਾਤ ਕਰਨ ਦੀ ਜਾਂ ਕੁਝ ਖਾਣ ਪੀਣ ਦੀ ਆਗਿਆ ਨਹੀਂ ਸੀ। ਦੂਰਾਂ ਦੂਰਾਂ ਤੋਂ ਆਏ ਭਗਤ-ਜਨ ਆਪੋ ਆਪਣੀਆਂ ਮਨੋਕਾਮਨਾਮਾਂ ਦੀ ਪੂਰਤੀ ਲਈ ਸਰਵ ਸੁੱਖਾਂ ਦੇ ਦਾਤੇ ਸੁਆਮੀ ਦੇ ਚਰਨ ਕਮਲਾਂ ਦਾ ਧਿਆਨ ਧਰ ਕੇ ਮੰਡ੍ਰ-ਮੁਗਧ ਹੋਏ ਬੈਠੇ ਰਹਿੰਦੇ ਸਨ। ਉਥੋਂ ਦਾ ਮਹੌਲ ਕਝ ਐਸਾ ਸੀ ਕਿ ਆਪਣੇ ਚਿੱਤੋਂ ਹਰ ਕੋਈ ਘੋਰ ਤਪੱਸਵੀ ਬਣਨ ਦੀ ਕੋਸ਼ਿਸ਼ ਕਰਦਾ ਸੀ।

ਕਮਰੇ ਵਿਚ ਪੈਰ ਧਰਦਿਆਂ ਹੀ ਜਗਿਆਸੂ ਸਿੰਘ ਦੇ ਸਿਰ ਤੋਂ ਪੈਰਾਂ ਤਕ, ਰੋਮ ਰੋਮ ਵਿਚ ਝੁਨਝੁਨਾਹਟ ਦੀਆਂ ਪ੍ਰੇਮ-ਕੰਬਣੀਆਂ ਛਿੜ ਪਈਆਂ। ਉਸਨੂੰ ਸਾਰਾ ਹਾਲ ਇਲਾਹੀ ਪ੍ਰਕਾਸ਼ ਨਾਲ ਭਰਿਆ ਹੋਇਆ ਦਿਖਾਈ ਦਿੱਤਾ। ਹੋਰ ਕੁਝ ਨਹੀਂ, ਸਿਰਫ ਪ੍ਰਕਾਸ਼ ਹੀ ਪ੍ਰਕਾਸ਼ ਨਜ਼ਰੀਂ ਆਇਆ

ਤੇ ਫਿਰ ਉਸ ਪ੍ਰਕਾਸ਼ ਵਿਚੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਲੋਕਿਕ ਦਰਸ਼ਨ ਹੋਏ। ਉਸਦੀ ਸੁਧਾਰੀ ਬੁੱਧ ਵਿਸਰ ਗਈ। ਬੁਲੰਦ ਅਵਾਜ਼ ਵਿਚ ਉਸਦਾ ਸੁਆਸ ਗਿਰਾਸ ਸਿਮਰਣ ਸ਼ੁਰੂ ਹੋ ਗਿਆ। ਉਸਦੀ ਅਵਾਜ਼ ਆਲੇ ਦੁਆਲੇ ਦੇ ਮਕਾਨਾਂ ਵਿਚ ਵੀ ਸੁਣਨ ਲੱਗੀ। ਦੂਰ ਦੁਰਾਡਿਓਂ ਜਾਪ ਕਰਵਾਉਣ ਆਈ ਇਕ ਬੀਬੀ ਵਾਹਿਗੁਰੂ ਨਾਮ ਦੀ ਗੁੰਜਾਰ ਸੁਣ ਕੇ ਆਪਣੇ ਚੁਬਾਰੇ ਵਿਚੋਂ ਦੌੜੀ ਆਈ। ਸਿੰਘ ਨੂੰ ਜਦੋਂ ਹੋਸ਼ ਆਈ ਤਾਂ ਉਸਨੇ ਦੇਖਿਆ ਕਿ ਉਹ ਮੰਦਰ ਦੀਆਂ ਮੂਰਤੀਆਂ ਦੇ ਸਾਹਮਣੇ ਸਮਾਧੀ ਲਗਾਈ ਬੈਠਾ ਹੈ। ਅਖੰਡ ਕੀਰਤਨੀ ਜਥੇ ਦੇ ਅਭਿਆਸੀ ਸਿੰਘ ਦੇ ਸਵਾਸ ਗਿਰਾਸ ਸਿਮਰਨ ਦੀ ਅਵਾਜ਼ ਉਸਦੇ ਆਲੇ ਦੁਆਲੇ ਬੈਠੇ ਪ੍ਰਾਣੀਆਂ ਨੂੰ ਹੈਰਾਨ ਕਰ ਰਹੀ ਹੈ।

ਮਦਹੋਸ਼ੀ ਦੀ ਹਾਲਤ ਵਿਚ ਉਸਨੇ ਮਹਿਸੂਸ ਕੀਤਾ ਕਿ ਉਸਦੇ ਸਾਹਾਂ ਵਿਚ ਪ੍ਰਮ ਰਸ ਦੀ ਮਿਠਾਸ ਘੁਲੀ ਹੋਈ ਹੈ ਪਰ ਉਸਦੇ ਖੱਬੇ ਹੱਥ ਦੀ ਚੀਜ਼ ਉਂਗਲੀ ਅਤੇ ਉਸਦੇ ਨਾਲ ਦੀ ਉਂਗਲੀ ਤੋਂ ਲੈ ਕੇ ਸਾਰੀ ਬਾਂਹ ਵਿਚੋਂ ਦੀ ਜਾਂਦੀ ਹੋਈ ਦਰਦ ਛਾਤੀ ਵਲ ਜਾ ਰਹੀ ਹੈ। ਇਕ ਔਰਤ ਘਬਰਾਈ ਹੋਈ ਕਹਿ ਰਹੀ ਹੈ;—“ਕੀ ਹੋਇਆ ? ਕੀ ਹੋਇਆ...? ਪਾਣੀ ਲਿਆਵਾਂ..?” ਕੋਈ ਉਸਦੀ ਪਿੱਠ ਉਤੇ ਹੱਥ ਫੇਰ ਰਿਹਾ ਹੈ ਅਤੇ ਕੋਈ ਉਸਦੇ ਮੌਢੇ ਨੂੰ ਫੜ ਕੇ ਬੈਠਾ ਹੈ ਪਰ ਉਸ ਕੋਲੋਂ ਕੁਝ ਬੋਲਿਆ ਨਹੀਂ ਸੀ ਜਾਂਦਾ। ਸਿਮਰਨ ਉਛਾਲੇ ਖਾ ਰਿਹਾ ਸੀ। ਸਾਹ ਨਾਲ ਸਾਹ ਨਹੀਂ ਸੀ ਰਲ ਰਿਹਾ ਤੇ ਉਹ ਡੌਰ ਭਉਰਾ ਹੋਇਆ ਆਪਣੇ ਆਲੇ ਦੁਆਲੇ ਦੇਖ ਰਿਹਾ ਸੀ, ਨਾਲ ਹੀ ਨਾਲ ਆਪਣੇ ਸਾਹਾਂ ਅੰਦਰ ਪਈ ਨਾਮ ਰਸ ਦੀ ਪੀੰਘ ਦੇ ਹੁਲਾਰਿਆਂ ਦਾ ਅਨੰਦ ਲੈ ਰਿਹਾ ਸੀ। ਖੱਬੀ ਬਾਂਹ ਦੀ ਦਰਦ ਤੋਂ ਵੀ ਜਾਣੂੰ ਸੀ। ਉਸਨੂੰ ਇਸ ਗੱਲ ਦੀ ਕੋਈ ਸੋਝੀ ਨਹੀਂ ਸੀ ਕਿ ਉਹ ਹਾਲ ਦੇ ਦਰਵਾਜ਼ੇ ਤੋਂ ਮੂਰਤੀਆਂ ਤੱਕ ਕਿਵੇਂ ਪਹੁੰਚਾ। ਕਿਵੇਂ ਉਸਦੀ ਸਮਾਧੀ ਲੱਗ ਗਈ ਤੇ ਕਿੰਨੀ ਦੇਰ ਸਮਾਧੀ ਵਿਚ ਬੈਠਣ ਪਿੱਛੋਂ ਉਸਨੂੰ ਹੋਸ਼ ਆਈ।

ਸਾਹਾਂ ਵਿਚ ਪਏ ਨਾਮ-ਰਸ ਦੇ ਘੁੱਟ ਭਰਨ ਦੇ ਨਾਲ ਨਾਲ ਬਾਂਹ ਅਤੇ ਉਂਗਲਾਂ ਵਿਚ ਹੋ ਰਹੇ ਹਲਕੇ ਜਿਹੇ ਦਰਦ ਨੂੰ ਮਹਿਸੂਸ ਕਰਦਾ ਹੋਇਆ ਉਹ ਘਰ ਪਹੁੰਚਾ। ਕੁਝ ਦਿਨ ਤੱਕ ਇਹ ਆਤਮਿਕ ਰਸ ਅਤੇ ਦਰਦ ਦੌਨੋਂ ਕਾਇਮ ਰਹੇ ਤੇ ਫਿਰ ਹੌਲੀ ਹੌਲੀ ਘਟਦੇ ਹੋਏ ਖਤਮ ਹੋ ਗਏ। ਆਪਣੇ ਕਾਰ ਵਿਹਾਰ ਵਿਚ ਫਸਿਆ ਹੋਇਆ ਉਹ ਪਹਿਲਾਂ ਵਰਗਾ ਹੀ ਹੋ ਗਿਆ। ਕਈ ਸਾਲ ਉਹ ਸਾਧੂਆਂ ਸੰਤਾਂ ਕੋਲੋਂ ਇਕੋ ਹੀ ਸਮੇਂ ਬਾਂਹ ਦੀ ਦਰਦ ਅਤੇ ਨਾਮ-ਰਸ ਦੀ ਪ੍ਰਾਪਤੀ ਵਾਰੇ ਪੁੱਛਦਾ ਰਿਹਾ ਪਰ ਕਿਸੇ ਕੋਲੋਂ ਵੀ ਉਸਨੂੰ ਤੱਸਲੀ ਨਾਂ ਹੋਈ।

ਕਦੀ ਕਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਬਾਰ ਵਿਚ ਰੰਗਲੇ ਸਜਨਾਂ ਦੀ ਰੈਣ ਸਬਾਈ ਕੀਰਤਨ ਵਿਚ ਜਾ ਕੇ ਉਸੇ ਤਰ੍ਹਾਂ ਹੀ ਉਸਨੂੰ ਨਾਮ-ਰਸ ਦੀ ਬਖਸ਼ਿਸ਼ ਦੇ ਨਾਲ ਨਾਲ ਖੱਬੀ ਬਾਂਹ ਅਤੇ ਉਂਗਲੀਆਂ ਦਾ ਦਰਦ ਮਹਿਸੂਸ ਹੁੰਦਾ। ਜਿਸਮਾਨੀ ਦਰਦ ਦੀ ਪ੍ਰੇਸ਼ਾਨੀ ਉਸਨੂੰ ਸੰਗਤ ਵਿਚੋਂ ਉਠ ਕੇ ਬਾਹਰ ਜਾਣ ਲਈ ਮਜ਼ਬੂਰ ਕਰ ਦਿੰਦੀ।

ਇਕ ਦਿਨ **ਸਰਬ ਰੋਗ ਕਾ ਅਉਖਦੁ ਨਾਮੁ** ਸੰਸਥਾ ਦੇ ਕੈਂਪ ਵਿਚ ਡਾਕਟਰ

ਬਲਵੰਤ ਸਿੰਘ ਜੀ ਸੰਗਤ ਨਾਲ ਰਲ ਕੇ ਅੰਮ੍ਰਿਤ ਵੇਲੇ ਦੇ ਨਿਤਨੇਮ ਦੀਆਂ ਬਾਣੀਆਂ ਦਾ ਪਾਠ ਕਰ ਰਹੇ ਸੀ। ਜੁੜੀ ਹੋਈ ਸੁਰਤ ਅਤੇ ਨਿਰੰਕਾਰੀ ਬਾਣੀ ਦੇ ਸੁਧ ਉਚਾਰਣ ਦੇ ਪ੍ਰਭਾਵ ਨਾਲ ‘**ਸਾਧ ਸੰਗਤ ਅਸਥਾਨ ਜਗ ਮਗ ਨੂਰ ਹੈ**’ ਵਾਲਾ ਮਹੱਲ ਬਣਿਆ ਹੋਇਆ ਸੀ। ਉਹ ਸਿੰਘ ਮਨ ਚਿਤ ਇਕ ਕਰਕੇ ਅੰਮ੍ਰਿਤ ਬਾਣੀ ਵਿਚ ਲੀਨ ਹੋ ਗਿਆ ਪਰ ਨਾਲ ਹੀ ਉਸਦੇ ਦਰਦ ਸ਼ੁਰੂ ਹੋ ਗਈ ਤੇ ਉਹ ਸੰਗਤ ਵਿਚੋਂ ਉਠ ਕੇ ਬਾਹਰ ਚਲੇ ਗਿਆ।

ਅਖੀਰ ਚੰਗੇ ਭਾਗਾਂ ਨਾਲ ਉਸਦਾ ਕਿਸੇ ਆਤਮਿਕ ਗਿਆਨ ਵਾਲੇ ਗੁਰਮੁਖ ਪਿਆਰੇ ਨਾਲ ਮਿਲਾਪ ਹੋਇਆ ਜਿਸਨੇ ਉਸਨੂੰ ਸੋਝੀ ਦੁਆਈ ਕਿ ਸਾਡੇ ਸਰੀਰ ਵਿਚ ਬਹੱਤਰ ਹਜਾਰ ਨਾੜੀਆਂ ਹਨ। ਜਦੋਂ ਕਿਧਰੇ ਇਨ੍ਹਾਂ ਨਾੜੀਆਂ ਵਿਚ ਕੋਈ ਬਿਮਾਰੀ ਦਾ ਅੰਸ਼ ਪਲਦਾ ਹੈ ਤਾਂ ਉਸਨੂੰ ਕੱਢਣ ਲਈ ਅਸੀਂ ਦਵਾਈਆਂ ਖਾਦੇ ਹਾਂ ਜਾਂ ਸਰਜਰੀ ਕਰਵਾਉਂਦੇ ਹਾਂ ਪਰ ਨਾਮ ਅਭਿਆਸੀ ਨਾਮ ਰਸ ਦੀ ਅੰਮ੍ਰਿਤ ਵਰਖਾ ਵਿਚ ਇਨ੍ਹਾਂ ਨਾੜੀਆਂ ਦਾ ਇਸ਼ਨਾਨ ਕਰਵਾ ਕੇ ਜਨਮਾਂ ਜਨਮਾਂ ਦੀ ਸੈਲ ਉਤਾਰ ਕੇ ਸਰੀਰਕ ਤੌਰ ‘ਤੇ ਵੀ ਨਵੇਂ ਨਰੋਏ ਹੋ ਜਾਂਦੇ ਹਨ ਅਤੇ ਮਾਨਸਿਕ ਬਲ ਦੇ ਨਾਲ ਨਾਲ ਆਤਮਿਕ ਅਵਸਥਾ ਦੀ ਪ੍ਰਾਪਤੀ ਵੀ ਕਰਦੇ ਹਨ। ਮਾਨਸਿਕ ਬੀਮਾਰੀਆਂ ਜਾਂ ਸਰੀਰਕ ਬੀਮਾਰੀਆਂ ਕਾਰਨ ਜਦੋਂ ਇਹ ਨਾੜੀਆਂ ਸੁੱਕ ਸੜ ਜਾਂਦੀਆਂ ਹਨ ਤਾਂ ਨਾਮ ਰਸ ਦੀ ਦਵਾਈ ਨਾਲ ‘**ਸੂਕੇ ਕਾਸਟ ਹਰਿਆ**’ ਵਾਲੀ ਗੱਲ ਹੋ ਜਾਂਦੀ ਹੈ। ਲਿਵ ਲੀਨ ਹੋਏ ਨਾਮ ਅਭਿਆਸੀਆਂ ਦੇ ਅਖਾਡਿਆਂ ਵਿਚ ਨਾਮ ਰਸ ਦੀ ਅੰਮ੍ਰਿਤ ਵਰਖਾ ਹੁੰਦੀ ਹੈ। ਜਿਵੇਂ ਬਾਹਰ ਬਾਰਸ਼ ਹੁੰਦੀ ਹੋਵੇ ਤਾਂ ਠੰਡ ਕਮਰੇ ਵਿਚ ਵੀ ਪਹੁੰਚਦੀ ਹੈ। ਇਸੇ ਤਰ੍ਹਾਂ ਹੀ ਨਾਮ-ਰਸੀਆਂ ਉਤੇ ਜਦੋਂ ਇਲਾਹੀ ਪ੍ਰਕਾਸ਼ ਦੀ ਝੜੀ ਲਗਦੀ ਹੈ ਤਾਂ ਕਣੀਆਂ ਉਨ੍ਹਾਂ ਦੇ ਕੋਲ ਬੈਠਣ ਵਾਲਿਆਂ ਉਤੇ ਵੀ ਪੈਂਦੀਆਂ ਹਨ ਤੇ ਕਈ ਵਾਰੀ ਉਹ ਕਦੀ ਕਦਾਈਂ ਪੈਣ ਵਾਲੀਆਂ ਕਣੀਆਂ ਰੋਗੀਆਂ ਦੇ ਦੁੱਖ ਦੂਰ ਕਰ ਦਿੰਦੀਆਂ ਹਨ।

ਰੰਗਲੇ ਸੱਜਣ ਨੇ ਸਮਝਾਇਆ ਕਿ ਨਾਮ ਸਿਮਰਨ ਵਿਚ ਲੀਨ ਹੋਇਆਂ ਜੇ ਕਦੀ ਜਿਸਮ ਦੇ ਕਿਸੇ ਅੰਗ ਵਿਚ ਦਰਦ ਹੋਵੇ ਤਾਂ ਇਸ ਦਾ ਮਤਲਬ ਇਹ ਹੁੰਦਾ ਹੈ ਕਿ ਉਥੇ ਕਿਸੇ ਬਿਮਾਰੀ ਦੀ ਸੈਲ ਜੰਮੀਂ ਹੋਈ ਹੈ ਤੇ ਨਾਮ ਸਿਮਰਨ ਦੀ ਵਰਖਾ ਦਾ ਹੜ੍ਹ ਉਸ ਨੂੰ ਬਾਹਰ ਧਕੇਲ ਰਿਹਾ ਹੈ। ਜਿਵੇਂ ਕਿਸੇ ਭਾਂਡੇ ਵਿਚ ਕੋਈ ਚੀਜ਼ ਜੰਮ ਜਾਵੇ ਤਾਂ ਉਹ ਪਾਣੀ ਨਾਲ ਧੋਤਿਆਂ ਨਹੀਂ ਉਤਰਦੀ, ਉਸਨੂੰ ਰਗੜ ਰਗੜ ਕੇ ਸਾਫ਼ ਕਰਨਾ ਪੈਂਦਾ ਹੈ। ਇਸੇ ਤਰ੍ਹਾਂ ਹੀ ਸਾਡੇ ਸਰੀਰਕ ਅਤੇ ਮਾਨਸਿਕ ਰੋਗਾਂ ਨੂੰ ਦੂਰ ਕਰਨ ਲਈ ਵੀ ਨਾਮ ਸਿਮਰਨ ਦੀਆਂ ਘਨਘੋਰ ਘਟਾਵਾਂ ਦੀ ਗਰਜ ਅਤੇ ਬਾਣੀ ਦੇ ਅਛਿਆਲੇ ਤੀਰਾਂ ਦੀਆਂ ਤੇਜ਼ ਬਿਜਲੀਆਂ ਦੀ ਜਰੂਰਤ ਪੈਂਦੀ ਹੈ। ਇਸ ਲਈ ਸਿਮਰਣ ਕਰਦਿਆਂ ਜੇ ਸਰੀਰ ਦੇ ਕਿਸੇ ਅੰਗ ਵਿਚ ਹਲਕਾ ਜਿਹਾ ਦਰਦ ਹੋਵੇ ਤਾਂ ਘਬਰਾਉਣਾ ਨਹੀਂ ਸਗੋਂ ਸਿਮਰਨ ਵਿਚ ਲੀਨ ਹੋਏ ਰਹਿਣਾ ਚਾਹੀਦਾ ਹੈ।

ਜਗਿਆਸੂ ਸਿੰਘ ਦਿਲ ਦਾ ਮਰੀਜ ਸੀ ਪਰ ਸਰਜਰੀ ਕਰਵਾਉਣ ਤੋਂ ਡਰਦਾ ਸੀ। ਕਈ ਸਾਲਾਂ ਤੋਂ ਡਾਕਟਰਾਂ ਦੇ ਕਹੇ ਅਨੁਸਾਰ ਦਵਾਈਆਂ ਖਾ ਰਿਹਾ ਸੀ। ਹਰ ਸਾਲ ਦਿਲ ਵਿਚ ਬਲਾਕਿਜ ਹੋਣ ਦੀ ਰੀਪੋਰਟ ਮਿਲਦੀ ਸੀ ਪਰ ਇਸ ਵਾਰੀ ਜਦੋਂ ਉਸਦੇ ਦਿਲ ਦੇ ਟੈਸਟ ਦੀ ਰੀਪੋਰਟ ਆਈ ਤਾਂ ਉਸਦੇ ਦਿਲ ਦੀਆਂ ਨਾੜੀਆਂ ਬਿਨਾਂ ਓਪਰੇਸ਼ਨ ਤੋਂ ਹੀ ਸਾਫ ਹੋਈਆਂ ਦੇਖ ਕੇ ਡਾਕਟਰ ਹੈਰਾਨ ਰਹਿ ਗਿਆ। ਗੁਰਸਿਖ ਪਰਿਵਾਰ ਨਾਲ ਜੁੜਿਆ ਹੋਇਆ ਹਾਰਟ ਸਪੈਸ਼ਿਲਿਸਟ ਜਾਣਦਾ ਸੀ ਕਿ ਨਾਮ ਸਿਮਰਨ ਦੀ ਅੰਮ੍ਰਿਤ ਵਰਖਾ ਨਾਲ ਦਿਲ ਦਾ ਭਾਂਡਾ ਮਾਂਜਿਆ ਜਾ ਸਕਦਾ ਹੈ। ਉਸਨੇ ਆਪਣੇ ਮਰੀਜ ਕੋਲੋਂ ਵਾਰ ਵਾਰ ਸਿਮਰਨ ਕਰਵਾ ਕੇ ਚੰਗੀ ਤਰ੍ਹਾਂ ਘੋਖ ਪੜਤਾਲ ਕੀਤੀ। ਕੁਝ ਪਲ ਅੰਤ ਧਿਆਨ ਹੋ ਕੇ ਬੈਠਾ ਰਿਹਾ ਤੇ ਫਿਰ ‘ਸਰਬ ਰੋਗ ਕਾ ਅਉਖਦੁ ਨਾਮੁ..’ ਧੁਰ ਕੀ ਬਾਣੀ ਦੇ ਸ਼ਬਦ ਦਾ ਉਚਾਰਣ ਕਰਦਿਆਂ ਉਸਨੇ ਮਰੀਜ ਨੂੰ ਕਿਹਾ ਕਿ ਉਸਦਾ ਦਿਲ ਬਿਲਕੁਲ ਠੀਕ ਹੈ ਅਤੇ ਹੁਣ ਉਸਨੂੰ ਕੋਈ ਦਵਾਈ ਖਾਣ ਦੀ ਜਰੂਰਤ ਨਹੀਂ ਹੈ ਤੇ ਨਾ ਹੀ ਉਸਨੂੰ ਕਦੀ ਹਾਰਟ ਸਪੈਸ਼ਿਲਿਸਟ ਕੋਲ ਜਾਣ ਦੀ ਜਰੂਰਤ ਹੈ।

ਹਾਰਟ ਸਪੈਸ਼ਿਲਿਸਟ ਕੋਲੋਂ ਰੀਪੋਰਟ ਫੈਮਿਲੀ ਫੀਜ਼ੀਸ਼ੀਅਨ ਕੋਲ ਪਹੁੰਚੀ। ਰੀਪੋਰਟ ਦੇਖ ਕੇ ਡਾਕਟਰ ਹੈਰਾਨ ਹੋ ਗਈ। ਵਾਰ ਵਾਰ ਪਿਛਲੀਆਂ ਰੀਪੋਰਟਾਂ ਦੇਖਣ ਪਿਛੋਂ ਕਹਿੰਦੀ ਕਿ ਰੀਪੋਰਟ ਗਲਤ ਆ ਗਈ ਹੈ। ਜਦੋਂ ਸਿੰਘ ਨੇ ਹਾਰਟ ਸਪੈਸ਼ਿਲਿਸਟ ਵਾਲੀ ਸਾਰੀ ਗਲ ਸੁਣਾਈ ਤਾਂ ਆਪਣੇ ਧਰਮ ਵਿਚ ਪੱਕੀ ਮੁਸਲਿਮ ਡਾਕਟਰ ਨੇ ਅਖੀਆਂ ਮੀਟੀਆਂ ਅਤੇ ਆਪਣਾ ਮੱਥਾ ਫੜ ਕੇ ਬਹਿ ਗਈ। ਕੁਝ ਪਲ ਦੀਨ ਦੁਨੀਆਂ ਦੇ ਮਾਲਿਕ ਦੀ ਯਾਦ ਵਿਚ ਬਿਤਾ ਕੇ ਕਹਿੰਦੀ; - “ਅੱਲਾ ਤਾਲਾ ਨੇ ਯੇਹ ਕਿਆ ਕੀਆ..!” ਮੁਸਲਿਮ ਡਾਕਟਰ ਨੇ ਜਗਿਆਸੂ ਸਿੰਘ ਦੀ ਗੁਰਸਿੱਖੀ ਵਿਚੋਂ ਆਪਣੇ ਅੱਲਾ ਤਾਲਾ ਨੂੰ ਰੱਜ ਕੇ ਨਿਹਾਰਿਆ....।
